

 Print Page

Sri Guru Granth Sahib

Displaying 1126 of

ਸਾਚ ਸਬਦ ਬਿਨੁ ਕਬਹੁ ਨ ਛੁਟਸਿ ਬਿਰਥਾ ਜਨਮੁ ਭਇਓ ॥੧॥ ਰਹਾਉ ॥

Saach Sabadh Bin Kabahu N Shhootas Birathhaa Janam Bhaeiu ||1|| Rehaao ||

Without the True Word of the Shabad, you shall never be released, and your life shall be totally useless.

||1||Pause||

ਭੈਰਉ (ਮਃ ੧) (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧

Raag Bhaira-o Guru Nanak Dev

ਤਨ ਮਹਿ ਕਾਮੁ ਕ੍ਰੋਧੁ ਹਉ ਮਮਤਾ ਕਠਿਨ ਪੀਰ ਅਤਿ ਭਾਰੀ ॥

Than Mehi Kaam Krodhh Ho Mamathaa Kathin Peer Ath Bhaaree ||

Within the body are sexual desire, anger, egotism and attachment. This pain is so great, and so difficult to endure.

ਭੈਰਉ (ਮਃ ੧) (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧

Raag Bhaira-o Guru Nanak Dev

ਗੁਰਮੁਖਿ ਰਾਮ ਜਪਹੁ ਰਸੁ ਰਸਨਾ ਇਨ ਬਿਧਿ ਤਰੁ ਤੂ ਤਾਰੀ ॥੨॥

Guramukh Raam Japahu Ras Rasanaa Ein Bidhh Thar Thoo Thaaree ||2||

As Gurmukh, chant the Lord's Name, and savor it with your tongue; in this way, you shall cross over to the other side. ||2||

ਭੈਰਉ (ਮਃ ੧) (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੨

Raag Bhaira-o Guru Nanak Dev

ਬਹਰੇ ਕਰਨ ਅਕਲਿ ਭਈ ਹੋਛੀ ਸਬਦ ਸਹਜੁ ਨਹੀ ਬੂਝਿਆ ॥

Beharae Karan Akal Bhee Hoshhee Sabadh Sehaj Nehee Boojhiaa ||

Your ears are deaf, and your intellect is worthless, and still, you do not intuitively understand the Word of the Shabad.

ਭੈਰਉ (ਮਃ ੧) (੩) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੨

Raag Bhaira-o Guru Nanak Dev

ਜਨਮੁ ਪਦਾਰਥੁ ਮਨਮੁਖਿ ਹਾਰਿਆ ਬਿਨੁ ਗੁਰ ਅੰਧੁ ਨ ਸੂਝਿਆ ॥੩॥

Janam Padhaarathh Manamukh Haariaa Bin Gur Andhh N Soojhiaa ||3||

The self-willed manmukh wastes this priceless human life and loses it. Without the Guru, the blind person cannot see. ||3||

ਭੈਰਉ (ਮਃ ੧) (੩) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੩

Raag Bhaira-o Guru Nanak Dev

ਰਹੈ ਉਦਾਸੁ ਆਸ ਨਿਰਾਸਾ ਸਹਜ ਧਿਆਨਿ ਬੈਰਾਗੀ ॥

Rehai Oudhaas Aas Niraasaa Sehaj Dhhiaan Bairaagee ||

Whoever remains detached and free of desire in the midst of desire - and whoever, unattached, intuitively meditates on the Celestial Lord

ਭੈਰਉ (ਮਃ ੧) (੩) ੮:੧ - ਗੁਰੂ ਗ੍ਰੰਥ ਸਾਹਿਬ : ਅੰਗ ੧੧੨੬ ਪੰ. ੮

Raag Bhaira-o Guru Nanak Dev

ਪ੍ਰਣਵਤਿ ਨਾਨਕ ਗੁਰਮੁਖਿ ਛੂਟਸਿ ਰਾਮ ਨਾਮਿ ਲਿਵ ਲਾਗੀ ॥੪॥੨॥੩॥

Pranavath Naanak Guramukh Shhooottas Raam Naam Liv Laagee ||4||2||3||

- prays Nanak, as Gurmukh, he is released. He is lovingly attuned to the Naam, the Name of the Lord. ||4||2||3||

ਭੈਰਉ (ਮਃ ੧) (੩) ੮:੨ - ਗੁਰੂ ਗ੍ਰੰਥ ਸਾਹਿਬ : ਅੰਗ ੧੧੨੬ ਪੰ. ੮

Raag Bhaira-o Guru Nanak Dev

ਭੈਰਉ ਮਹਲਾ ੧ ॥

Bhairao Mehalaa 1 ||

Bhairao, First Mehl:

ਭੈਰਉ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੧੧੨੬

ਭੁੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥

Bhoonddee Chaal Charan Kar Khisarae Thuchaa Dhaeh Kumalaanee ||

His walk becomes weak and clumsy, his feet and hands shake, and the skin of his body is withered and wrinkled.

ਭੈਰਉ (ਮਃ ੧) (੮) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੧੨੬ ਪੰ. ੫

Raag Bhaira-o Guru Nanak Dev

ਨੇਤ੍ਰੀ ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ ਨ ਜਾਨੀ ॥੧॥

Naethree Dhhundhh Karan Bheae Beharae Manamukh Naam N Jaanee ||1||

His eyes are dim, his ears are deaf, and yet, the self-willed manmukh does not know the Naam. ||1||

ਭੈਰਉ (ਮਃ ੧) (੮) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੧੨੬ ਪੰ. ੫

Raag Bhaira-o Guru Nanak Dev

ਅੰਧੁਲੇ ਕਿਆ ਪਾਇਆ ਜਗਿ ਆਇ ॥

Andhhulae Kiaa Paaeiaa Jag Aae ||

O blind man, what have you obtained by coming into the world?

ਭੈਰਉ (ਮਃ ੧) (੮) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੧੨੬ ਪੰ. ੬

Raag Bhaira-o Guru Nanak Dev

ਰਾਮੁ ਰਿਦੈ ਨਹੀ ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥੧॥ ਰਹਾਉ ॥

Raam Ridhai Nehee Gur Kee Saevaa Chaalae Mool Gavaae ||1|| Rehaao ||

The Lord is not in your heart, and you do not serve the Guru. After wasting your capital, you shall have to depart. ||1||Pause||

ਭੈਰਉ (ਮਃ ੧) (੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੬
Raag Bhaira-o Guru Nanak Dev

ਜਿਹਵਾ ਰੰਗਿ ਨਹੀ ਹਰਿ ਰਾਤੀ ਜਬ ਬੋਲੈ ਤਬ ਫੀਕੇ ॥

Jihavaa Rang Nehee Har Raathee Jab Bolai Thab Feekae ||

Your tongue is not imbued with the Love of the Lord; whatever you say is tasteless and insipid.

ਭੈਰਉ (ਮਃ ੧) (੪) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੭
Raag Bhaira-o Guru Nanak Dev

ਸੰਤ ਜਨਾ ਕੀ ਨਿੰਦਾ ਵਿਆਪਸਿ ਪਸੂ ਭਏ ਕਦੇ ਹੋਹਿ ਨ ਨੀਕੇ ॥੨॥

Santh Janaa Kee Nindhaa Viaapas Pasoo Bheae Kadhae Hohi N Neekae ||2||

You indulge in slander of the Saints; becoming a beast, you shall never be noble. ||2||

ਭੈਰਉ (ਮਃ ੧) (੪) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੭
Raag Bhaira-o Guru Nanak Dev

ਅੰਮ੍ਰਿਤ ਕਾ ਰਸੁ ਵਿਰਲੀ ਪਾਇਆ ਸਤਿਗੁਰ ਮੇਲਿ ਮਿਲਾਏ ॥

Anmrith Kaa Ras Viralee Paaeiaa Sathigur Mael Milaaeae ||

Only a few obtain the sublime essence of the Ambrosial Amrit, united in Union with the True Guru.

ਭੈਰਉ (ਮਃ ੧) (੪) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੮
Raag Bhaira-o Guru Nanak Dev

ਜਬ ਲਗੁ ਸਬਦ ਭੇਦੁ ਨਹੀ ਆਇਆ ਤਬ ਲਗੁ ਕਾਲੁ ਸੰਤਾਏ ॥੩॥

Jab Lag Sabadh Bhaedh Nehee Aaeiaa Thab Lag Kaal Santhaaeae ||3||

As long as the mortal does not come to understand the mystery of the Shabad, the Word of God, he shall continue to be tormented by death. ||3||

ਭੈਰਉ (ਮਃ ੧) (੪) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੯
Raag Bhaira-o Guru Nanak Dev

ਅਨ ਕੋ ਦਰੁ ਘਰੁ ਕਬਹੂ ਨ ਜਾਨਸਿ ਏਕੋ ਦਰੁ ਸਚਿਆਰਾ ॥

An Ko Dhar Ghar Kabehoo N Jaanas Eaeko Dhar Sachiaaraa ||

Whoever finds the door of the One True Lord, does not know any other house or door.

ਭੈਰਉ (ਮਃ ੧) (੪) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੯
Raag Bhaira-o Guru Nanak Dev

ਗੁਰ ਪਰਸਾਦਿ ਪਰਮ ਪਦੁ ਪਾਇਆ ਨਾਨਕੁ ਕਹੈ ਵਿਚਾਰਾ ॥੪॥੩॥੪॥

Gur Parasaadh Param Padh Paaeiaa Naanak Kehai Vichaaraa ||4||3||4||

By Guru's Grace, I have obtained the supreme status; so says poor Nanak. ||4||3||4||

ਭੈਰਉ (ਮਃ ੧) (੪) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੦
Raag Bhaira-o Guru Nanak Dev

ਭੈਰਉ ਮਹਲਾ ੧ ॥

Bhairo Mehalaa 1 ॥

Bhairao, First Mehl:

ਭੈਰਉ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੧੧੨੬

ਸਗਲੀ ਰੈਣਿ ਸੋਵਤ ਗਲਿ ਫਾਹੀ ਦਿਨਸੁ ਜੰਜਾਲਿ ਗਵਾਇਆ ॥

Sagalee Rain Sovath Gal Faahee Dhinas Janjaal Gavaaeiaa ॥

He spends the entire night in sleep; the noose is tied around his neck. His day is wasted in worldly entanglements.

ਭੈਰਉ (ਮਃ ੧) (੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੧

Raag Bhaira-o Guru Nanak Dev

ਖਿਨੁ ਪਲੁ ਘੜੀ ਨਹੀ ਪ੍ਰਭੁ ਜਾਨਿਆ ਜਿਨਿ ਇਹੁ ਜਗਤੁ ਉਪਾਇਆ ॥੧॥

Khin Pal Gharree Nehee Prabh Jaaniaa Jin Eihu Jagath Oupaaeiaa ॥1॥

He does not know God, who created this world, for a moment, for even an instant. ॥1॥

ਭੈਰਉ (ਮਃ ੧) (੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੧

Raag Bhaira-o Guru Nanak Dev

ਮਨੁ ਰੇ ਕਿਉ ਛੂਟਸਿ ਦੁਖੁ ਭਾਰੀ ॥

Man Rae Kio Shhootas Dhukh Bhaaree ॥

O mortal, how will you escape this terrible disaster?

ਭੈਰਉ (ਮਃ ੧) (੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੨

Raag Bhaira-o Guru Nanak Dev

ਕਿਆ ਲੇ ਆਵਸਿ ਕਿਆ ਲੇ ਜਾਵਸਿ ਰਾਮ ਜਪਹੁ ਗੁਣਕਾਰੀ ॥੧॥ ਰਹਾਉ ॥

Kiaa Lae Aavas Kiaa Lae Jaavas Raam Japahu Gunakaaree ॥1॥ Rehaao ॥

What did you bring with you, and what will you take away? Meditate on the Lord, the Most Worthy and Generous Lord. ॥1॥Pause॥

ਭੈਰਉ (ਮਃ ੧) (੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੨

Raag Bhaira-o Guru Nanak Dev

ਉਂਧਉ ਕਵਲੁ ਮਨਮੁਖ ਮਤਿ ਹੋਛੀ ਮਨਿ ਅੰਧੈ ਸਿਰਿ ਧੰਧਾ ॥

Oonadhho Kaval Manamukh Math Hoshhee Man Andhhai Sir Dhhandhhaa ॥

The heart-lotus of the self-willed manmukh is upside-down; his intellect is shallow; his mind is blind, and his head is entangled in worldly affairs.

ਭੈਰਉ (ਮਃ ੧) (੫) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੩

Raag Bhaira-o Guru Nanak Dev

ਕਾਲੁ ਬਿਕਾਲੁ ਸਦਾ ਸਿਰਿ ਤੇਰੈ ਬਿਨੁ ਨਾਵੈ ਗਲਿ ਫੰਧਾ ॥੨॥

Kaal Bikaal Sadhaa Sir Thaerai Bin Naavai Gal Fandhhaa ||2||

Death and re-birth constantly hang over your head; without the Name, your neck shall be caught in the noose. ||2||

ਭੈਰਉ (ਮਃ ੧) (੫) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੪

Raag Bhaira-o Guru Nanak Dev

ਡਗਰੀ ਚਾਲ ਨੇਤ੍ਰ ਫੁਨਿ ਅੰਧੁਲੇ ਸਬਦ ਸੁਰਤਿ ਨਹੀ ਭਾਈ ॥

Ddagaree Chaal Naethr Fun Andhhulae Sabadh Surath Nehee Bhaaee ||

Your steps are unsteady, and your eyes are blind; you are not aware of the Word of the Shabad, O Sibling of Destiny.

ਭੈਰਉ (ਮਃ ੧) (੫) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੪

Raag Bhaira-o Guru Nanak Dev

ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ ਅੰਧੁਲਉ ਧੰਧੁ ਕਮਾਈ ॥੩॥

Saasathr Baedh Thrai Gun Hai Maaeiaa Andhhulo Dhhandhh Kamaaee ||3||

The Shaastras and the Vedas keep the mortal bound to the three modes of Maya, and so he performs his deeds blindly. ||3||

ਭੈਰਉ (ਮਃ ੧) (੫) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੫

Raag Bhaira-o Guru Nanak Dev

ਖੋਇਓ ਮੂਲੁ ਲਾਭੁ ਕਹ ਪਾਵਸਿ ਦੁਰਮਤਿ ਗਿਆਨ ਵਿਹੂਣੇ ॥

Khoeiou Mool Laabh Keh Paavas Dhuramath Giaan Vihoonae ||

He loses his capital - how can he earn any profit? The evil-minded person has no spiritual wisdom at all.

ਭੈਰਉ (ਮਃ ੧) (੫) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੫

Raag Bhaira-o Guru Nanak Dev

ਸਬਦੁ ਬੀਚਾਰਿ ਰਾਮ ਰਸੁ ਚਾਖਿਆ ਨਾਨਕ ਸਾਚਿ ਪਤੀਣੇ ॥੪॥੪॥੫॥

Sabadh Beechaar Raam Ras Chaakhiaa Naanak Saach Patheenae ||4||4||5||

Contemplating the Shabad, he drinks in the sublime essence of the Lord; O Nanak, his faith is confirmed in the Truth. ||4||4||5||

ਭੈਰਉ (ਮਃ ੧) (੫) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੬

Raag Bhaira-o Guru Nanak Dev

ਭੈਰਉ ਮਹਲਾ ੧ ॥

Bhairo Mehalaa 1 ||

Bhairao, First Mehl:

ਭੈਰਉ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੧੧੨੬

ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥

Gur Kai Sang Rehai Dhin Raathee Raam Rasan Rang Raathaa ||

He remains with the Guru day and night and his tongue savors the savory taste of the Lord's Love.

ਭੈਰਉ (ਮਃ ੧) (੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੭

Raag Bhaira-o Guru Nanak Dev

ਅਵਰੁ ਨ ਜਾਣਸਿ ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥੧॥

Avar N Jaanas Sabadh Pashhaanas Anthar Jaan Pashhaathaa ||1||

He does not know any other; he realizes the Word of the Shabad. He knows and realizes the Lord deep within his own being. ||1||

ਭੈਰਉ (ਮਃ ੧) (੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੭

Raag Bhaira-o Guru Nanak Dev

ਸੋ ਜਨੁ ਐਸਾ ਮੈ ਮਨਿ ਭਾਵੈ ॥

So Jan Aisaa Mai Man Bhaavai ||

Such a humble person is pleasing to my mind.

ਭੈਰਉ (ਮਃ ੧) (੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੮

Raag Bhaira-o Guru Nanak Dev

ਆਪੁ ਮਾਰਿ ਅਪਰੰਪਰਿ ਰਾਤਾ ਗੁਰ ਕੀ ਕਾਰ ਕਮਾਵੈ ॥੧॥ ਰਹਾਉ ॥

Aap Maar Aparanpar Raathaa Gur Kee Kaar Kamaavai ||1|| Rehaao ||

He conquers his self-conceit, and is imbued with the Infinite Lord. He serves the Guru. ||1||Pause||

ਭੈਰਉ (ਮਃ ੧) (੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੮

Raag Bhaira-o Guru Nanak Dev

ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥

Anthar Baahar Purakh Niranjan Aadh Purakh Aadhaeso ||

Deep within my being, and outside as well, is the Immaculate Lord God. I bow humbly before that Primal Lord God.

ਭੈਰਉ (ਮਃ ੧) (੬) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੯

Raag Bhaira-o Guru Nanak Dev

ਘਟ ਘਟ ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥੨॥

Ghatt Ghatt Anthar Sarab Niranthar Rav Rehiaa Sach Vaeso ||2||

Deep within each and every heart, and amidst all, the Embodiment of Truth is permeating and pervading. ||2||

ਭੈਰਉ (ਮਃ ੧) (੬) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੧੨੬ ਪੰ. ੧੯

Raag Bhaira-o Guru Nanak Dev